

# Visit of H.E. Mr. Alexander Schallenberg, Federal Minister for European and International Affairs, Republic of Austria to India (March 19-21, 2022)

March 21, 2022

## ਆਸਟ੍ਰੀਆ ਗਣਰਾਜ ਦੇ ਯੂਰਪੀ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਦੇ ਸੰਘੀ ਮੰਤਰੀ ਮਹਾਮਹਿਮ ਸ਼੍ਰੀ ਅਲੈਗਜ਼ੈਂਡਰ ਸ਼ੈਲਨਬਰਗ ਵੱਲੋਂ ਭਾਰਤ ਦਾ ਦੌਰਾ (19-21 ਮਾਰਚ, 2022) 21 ਮਾਰਚ, 2022

1. ਵਿਦੇਸ਼ ਮੰਤਰੀ (ਈਏਐਮ) ਡਾ. ਐਸ ਜੈਸ਼ੰਕਰ ਦੇ ਸੱਦੇ 'ਤੇ ਆਸਟ੍ਰੀਆ ਗਣਰਾਜ ਦੇ ਯੂਰਪੀ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਦੇ ਸੰਘੀ ਮੰਤਰੀ ਮਹਾਮਹਿਮ ਸ਼੍ਰੀ ਅਲੈਗਜ਼ੈਂਡਰ ਸ਼ੈਲਨਬਰਗ ਨੇ ਉੱਚ ਪੱਧਰੀ ਵਪਾਰਕ ਵਫ਼ਦ ਨਾਲ 19-21 ਮਾਰਚ, 2022 ਤੱਕ ਭਾਰਤ ਦਾ ਅਧਿਕਾਰਤ ਦੌਰਾ ਕੀਤਾ। ਇਹ ਵਿਦੇਸ਼ ਮੰਤਰੀ ਸ਼ੈਲਨਬਰਗ ਦੀ ਆਪਣੇ ਮੌਜੂਦਾ ਕਾਰਜਕਾਲ ਦੌਰਾਨ ਭਾਰਤ ਦੀ ਪਹਿਲੀ ਯਾਤਰਾ ਹੈ।
2. ਭਾਰਤ ਅਤੇ ਆਸਟ੍ਰੀਆ ਦਰਮਿਆਨ ਨਿੱਘੇ ਅਤੇ ਸੁਹਿਰਦ ਸਬੰਧ ਹਨ ਜੋ ਲੋਕਤੰਤਰ, ਆਜ਼ਾਦੀ ਅਤੇ ਕਾਨੂੰਨ ਦੇ ਸ਼ਾਸਨ ਦੀਆਂ ਸਾਂਝੀਆਂ ਕਦਰਾਂ-ਕੀਮਤਾਂ 'ਤੇ ਆਧਾਰਿਤ ਹਨ। ਸਾਡੇ ਦੁਵੱਲੇ ਸਬੰਧ ਦਾ ਪ੍ਰਤੀਕ ਸੰਸਥਾਵਾਂ, ਅਕਾਦਮਿਕਤਾ, ਸੱਭਿਆਚਾਰ ਅਤੇ ਲੋਕਾਂ ਦੇ ਵਿਚਕਾਰ ਮਜ਼ਬੂਤ ਸਬੰਧ ਹਨ।
3. ਦੋਵਾਂ ਮੰਤਰੀਆਂ ਨੇ 20 ਮਾਰਚ, 2022 ਨੂੰ ਵਫ਼ਦ ਪੱਧਰੀ ਗੱਲਬਾਤ ਕੀਤੀ। ਦੋਵਾਂ ਮੰਤਰੀਆਂ ਨੇ ਰਾਜਨੀਤਿਕ, ਆਰਥਿਕ, ਵਪਾਰਕ ਅਤੇ ਕੌਸਲਰ ਸਬੰਧਾਂ ਸਮੇਤ ਸਮੁੱਚੇ ਦੁਵੱਲੇ ਸਬੰਧਾਂ ਬਾਰੇ ਚਰਚਾ ਕੀਤੀ। ਆਸਟ੍ਰੀਆ ਦੀਆਂ 150 ਤੋਂ ਵੱਧ ਕੰਪਨੀਆਂ ਭਾਰਤ ਵਿੱਚ ਇੰਜੀਨੀਅਰਿੰਗ, ਸੜਕ ਨਿਰਮਾਣ, ਰੇਲਵੇ, ਹਾਈਡਲ ਪਾਵਰ ਪਲਾਂਟ, ਵਾਟਰ ਟ੍ਰੀਟਮੈਂਟ ਅਤੇ ਆਟੋ ਕੰਪੋਨੈਂਟਸ ਵਰਗੇ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ। ਕਈ ਭਾਰਤੀ ਕੰਪਨੀਆਂ ਨੇ ਵੀ ਆਸਟ੍ਰੀਆ ਵਿੱਚ, ਖਾਸ ਕਰਕੇ ਆਈਟੀ, ਮੈਡੀਕੇਅਰ ਅਤੇ ਆਟੋ-ਕੰਪੋਨੈਂਟਸ ਦੇ ਖੇਤਰਾਂ ਵਿੱਚ, ਨਿਵੇਸ਼ ਕੀਤਾ ਹੈ। ਦੋਵੇਂ ਪੱਖਾਂ ਨੇ ਵਪਾਰਕ ਸਬੰਧਾਂ ਨੂੰ ਹੋਰ ਤੇਜ਼ ਕਰਨ ਉੱਤੇ ਸਹਿਮਤੀ ਦਿੱਤੀ। ਆਸਟ੍ਰੀਆ ਦੇ ਵਪਾਰਕ ਪ੍ਰਤੀਨਿਧੀਆਂ ਨੇ ਭਾਰਤ ਵਿੱਚ ਨਵਿਆਉਣਯੋਗ ਊਰਜਾ ਵਰਗੇ ਖੇਤਰਾਂ ਵਿੱਚ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ।
4. ਦੋਹਾਂ ਧਿਰਾਂ ਨੇ ਸੱਭਿਆਚਾਰਕ ਸਬੰਧਾਂ 'ਤੇ ਵੀ ਚਰਚਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ 2024 ਵਿੱਚ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੇ 75 ਸਾਲ ਪੂਰੇ ਹੋਣ ਦੇ ਨਾਲ-ਨਾਲ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੇ ਜਸ਼ਨਾਂ ਦੀ ਵੀ ਉਡੀਕ ਹੈ।
5. ਦੋਵਾਂ ਧਿਰਾਂ ਨੇ ਕੋਵਿਡ-19 ਮਹਾਂਮਾਰੀ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ, ਜਿਸ ਵਿੱਚ ਵੈਕਸੀਨ ਮੈਤਰੀ ਪਹਿਲਕਦਮੀ ਅਤੇ ਟੀਕਾਕਰਨ ਸਰਟੀਫਿਕੇਟਾਂ ਨੂੰ ਆਪਸੀ ਮਾਨਤਾ ਦੇਣਾ ਸ਼ਾਮਲ ਹੈ। ਭਾਰਤ-ਯੂਰਪੀ ਸੰਘ ਸਬੰਧਾਂ, ਹਿੰਦ- ਪ੍ਰਸ਼ਾਂਤ, ਅਫਗਾਨਿਸਤਾਨ ਅਤੇ ਯੂਕਰੇਨ 'ਚ ਹੋ ਰਹੇ ਘਟਨਾਕ੍ਰਮ ਸਮੇਤ ਖੇਤਰੀ ਅਤੇ ਗਿਆਲਮੀ ਮੁੱਦਿਆਂ 'ਤੇ ਵੀ ਚਰਚਾ ਕੀਤੀ ਗਈ।

ਨਵੀਂ ਦਿੱਲੀ

21 ਮਾਰਚ, 2022

DISCLAIMER: This is an approximate translation. The original is available in English on MEA's website and may be referred to as the official press release.